

ਗੋਂਡ ਮਹਲਾ ੫ ॥ ਕਲਿ ਕਲੇਸ ਮਿਟੇ ਹਰਿ ਨਾਇ ॥ ਦੁਖ ਬਿਨਸੇ ਸੁਖ ਕੀਨੋ ਠਾਉ ॥ ਜਪਿ ਜਪਿ ਅੰਮ੍ਰਿਤ ਨਾਮੁ ਅਘਾਏ ॥ ਸੰਤ ਪ੍ਰਸਾਦਿ ਸਗਲ ਫਲ ਪਾਏ ॥ ੧॥ ਰਾਮ ਜਪਤ ਜਨ ਪਾਰਿ ਪਰੇ ॥ ਜਨਮ ਜਨਮ ਕੇ ਪਾਪ ਹਰੇ ॥੧॥ ਰਹਾਉ ॥ ਗੁਰ ਕੇ ਚਰਨ ਰਿਦੈ ਉਰਿ ਧਾਰੇ ॥ ਅਗਨਿ ਸਾਗਰ ਤੇ ਉਤਰੇ ਪਾਰੇ ॥ ਜਨਮ ਮਰਣ ਸਭ ਮਿਟੀ ਉਪਾਧਿ ॥ ਪ੍ਰਭ ਸਿਉ ਲਾਗੀ ਸਹਜਿ ਸਮਾਧਿ ॥ ੨॥ ਥਾਨ ਥਨੰਤਰਿ ਏਕੋ ਸੁਆਮੀ ॥ ਸਗਲ ਘਟਾ ਕਾ ਅੰਤਰਜਾਮੀ ॥ ਕਰਿ ਕਿਰਪਾ ਜਾ ਕਉ ਮਤਿ ਦੇਇ ॥ ਆਠ ਪਹਰ ਪ੍ਰਭ ਕਾ ਨਾਉ ਲੇਇ ॥ ੩॥ ਜਾ ਕੈ ਅੰਤਰਿ ਵਸੈ ਪ੍ਰਭੁ ਆਪਿ ॥ ਤਾ ਕੈ ਹਿਰਦੈ ਹੋਇ ਪ੍ਰਗਾਸੁ ॥ ਭਗਤਿ ਭਾਇ ਹਰਿ ਕੀਰਤਨੁ ਕਰੀਐ ॥ ਜਪਿ ਪਾਰਬ੍ਰਹਮੁ ਨਾਨਕ ਨਿਸਤਰੀਐ

॥੪॥੧੦॥੧੨॥ {ਪੰਨਾ 865}

ਪਦਅਰਥ:- ਕਲਿ ਕਲੇਸ—ਝਗੜੇ-ਬਖੇੜੇ। ਨਾਇ—ਨਾਮ ਦੀ ਰਾਹੀਂ {ਲਫਜ਼ ‘ਨਾਉ’ ਤੋਂ ਕਰਣ ਕਾਰਕ ਇਕ-ਵਚਨ ਹੈ ‘ਨਾਇ’}। ਸੁਖ ਕੀਨੋ ਠਾਉ—ਸੁਖਾਂ ਨੇ ਆਪਣਾ ਥਾਂ ਬਣਾ ਲਿਆ। ਅੰਮ੍ਰਿਤ—ਆਤਮਕ ਜੀਵਨ ਦੇਣ ਵਾਲਾ। ਅਘਾਏ—ਰੱਜ ਗਏ। ਸੰਤ ਪ੍ਰਸਾਦਿ—ਗੁਰੂ ਦੀ ਕਿਰਪਾ ਨਾਲ। ਪਾਏ—ਪ੍ਰਾਪਤ ਕਰ ਲਏ।1।

ਜਪਤ—ਜਪਦਿਆਂ। ਪਰੇ—ਪਏ, ਲੰਘ ਗਏ। ਹਰੇ—ਦੂਰ ਕਰ ਲਏ।1। ਰਹਾਉ।

ਰਿਦੈ—ਹਿਰਦੇ ਵਿਚ। ਉਰਿ—ਹਿਰਦੇ ਵਿਚ। ਧਾਰੇ—(ਜਿਨ੍ਹਾਂ ਨੇ) ਟਿਕਾਏ। ਅਗਨਿ—ਤ੍ਰਿਸ਼ਨਾ ਦੀ ਅੱਗ। ਤੇ—ਤੋਂ। ਸਭ ਉਪਾਧਿ—ਸਾਰੀ ਉਪਾਧੀ, ਸਾਰਾ ਬਖੇੜਾ। ਸਿਉ—ਨਾਲ, ਵਿਚ। ਸਹਜਿ—ਆਤਮਕ ਅਡੋਲਤਾ ਦੀ ਰਾਹੀਂ।2।

ਥਨੰਤਰਿ—ਥਾਨ ਅੰਤਰਿ। ਥਾਨ ਥਨੰਤਰਿ—ਥਾਨ ਥਾਨ ਅੰਤਰਿ, ਹਰੇਕ ਥਾਂ ਵਿਚ। ਘਟਾ ਕਾ—ਘਟਾਂ ਕਾ, ਸਰੀਰਾਂ ਦਾ। ਅੰਤਰਜਾਮੀ—ਦਿਲ ਦੀ ਜਾਣਨ ਵਾਲਾ। ਜਾ ਕਉ—ਜਿਸ ਮਨੁੱਖ ਨੂੰ। ਦੇਈ—ਦੇਂਦਾ ਹੈ। ਲੇਇ—ਲੈਂਦਾ ਹੈ।3।

ਕੈ ਅੰਤਰਿ—ਦੇ ਅੰਦਰ। ਤਾ ਕੈ ਹਿਰਦੈ—ਉਸ (ਮਨੁੱਖ) ਦੇ ਹਿਰਦੇ ਵਿਚ। ਪ੍ਰਗਾਸੁ—(ਆਤਮਕ ਜੀਵਨ ਦਾ) ਚਾਨਣ। ਭਾਇ—ਭਾਉ ਅਨੁਸਾਰ, ਪ੍ਰੇਮ ਨਾਲ। ਕਰੀਐ—ਕਰਨਾ ਚਾਹੀਦਾ ਹੈ। ਜਪਿ—ਜਪ ਕੇ। ਨਿਸਤਰੀਐ—ਪਾਰ ਲੰਘ ਜਾਈਦਾ ਹੈ।4।

ਅਰਥ:- ਹੇ ਭਾਈ! ਪਰਮਾਤਮਾ ਦਾ ਨਾਮ ਜਪਦਿਆਂ ਪਰਮਾਤਮਾ ਦੇ ਭਗਤ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦੇ ਹਨ। ਉਹਨਾਂ ਦੇ ਅਨੇਕਾਂ ਜਨਮਾਂ ਦੇ ਕੀਤੇ ਪਾਪ ਦੂਰ ਹੋ ਜਾਂਦੇ ਹਨ।1। ਰਹਾਉ।

ਹੇ ਭਾਈ! ਪ੍ਰਭੂ ਦੇ ਨਾਮ ਦੀ ਬਰਕਤ ਨਾਲ (ਸੰਤ ਜਨਾਂ ਦੇ ਅੰਦਰੋਂ) ਝਗੜੇ-ਬਖੇੜੇ ਮਿਟ ਜਾਂਦੇ ਹਨ। ਉਹਨਾਂ ਦੇ ਸਾਰੇ ਦੁੱਖ ਨਾਸ ਹੋ ਜਾਂਦੇ ਹਨ। ਸੁਖ ਉਹਨਾਂ ਦੇ ਅੰਦਰ ਆਪਣਾ ਟਿਕਾਣਾ ਬਣਾ ਲੈਂਦੇ ਹਨ। ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਪ ਜਪ ਕੇ (ਸੰਤ ਜਨ ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜੇ ਰਹਿੰਦੇ ਹਨ। ਗੁਰੂ ਦੀ ਕਿਰਪਾ ਨਾਲ ਉਹ ਸਾਰੇ ਫਲ ਪ੍ਰਾਪਤ ਕਰ ਲੈਂਦੇ ਹਨ।1।

ਹੇ ਭਾਈ! ਸੰਤ ਜਨ ਆਪਣੇ ਹਿਰਦੇ ਵਿਚ ਗੁਰੂ ਦੇ ਚਰਨ ਵਸਾਈ ਰੱਖਦੇ ਹਨ (ਪੂਰੀ ਸਰਧਾ ਨਾਲ ਗੁਰੂ ਦੇ ਸ਼ਬਦ ਨੂੰ ਮਨ ਵਿਚ ਟਿਕਾਈ ਰੱਖਦੇ ਹਨ), ਇਸ ਤਰ੍ਹਾਂ ਉਹ ਤ੍ਰਿਸ਼ਨਾ-ਅੱਗ ਦੇ ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ। ਉਹ ਜਨਮ ਮਰਨ ਦੇ ਗੋੜ ਦਾ ਸਾਰਾ ਬਖੇੜਾ ਹੀ ਮੁਕਾ ਲੈਂਦੇ ਹਨ, ਆਤਮਕ ਅਡੋਲਤਾ ਦੀ ਰਾਹੀਂ ਉਹਨਾਂ ਦੀ ਸੁਰਤਿ ਪ੍ਰਭੂ ਨਾਲ ਜੁੜੀ ਰਹਿੰਦੀ ਹੈ।2।

ਹੇ ਭਾਈ! ਜੇਹੜਾ ਮਾਲਕ-ਪ੍ਰਭੂ ਆਪ ਹੀ ਹਰੇਕ ਥਾਂ ਵਿਚ ਵੱਸ ਰਿਹਾ ਹੈ ਅਤੇ ਸਾਰੇ ਜੀਵਾਂ ਦੇ ਦਿਲ ਦੀ ਜਾਣਨ

ਵਾਲਾ ਹੈ, ਉਹ ਪ੍ਰਭੂ ਜਿਸ ਮਨੁੱਖ ਨੂੰ ਮੋਹਰ ਕਰ ਕੇ ਸੂਝ ਬਖਸ਼ਦਾ ਹੈ, ਉਹ ਮਨੁੱਖ ਅੱਠੇ ਪਹਿਰ (ਹਰ ਵੇਲੇ) ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ।³

ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਪ੍ਰਭੂ ਆਪ ਆ ਪਰਗਟ ਹੁੰਦਾ ਹੈ, ਉਸ ਮਨੁੱਖ ਦੇ ਹਿਰਦੇ ਵਿਚ ਆਤਮਕ ਜੀਵਨ ਦਾ ਚਾਨਣ ਹੋ ਜਾਂਦਾ ਹੈ। ਹੇ ਨਾਨਕ! ਭਗਤੀ ਦੀ ਭਾਵਨਾ ਨਾਲ ਪਰਮਾਤਮਾ ਦੀ ਸਿਫਤਿ-ਸਾਲਾਹ ਕਰਦੇ ਰਹਿਣਾ ਚਾਹੀਦਾ ਹੈ। ਪਰਮਾਤਮਾ ਦਾ ਨਾਮ ਜਪ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਈਦਾ ਹੈ।⁴।¹⁰।¹²।